

ਬਿਲਾਵਲੁ ਮਹਲਾ ੫ ॥
Bilaaval, Fifth Mehl:

ਆਗੈ ਪਾਛੈ ਕੁਸਲੁ ਭਇਆ ॥
Here, and hereafter, there is happiness.

ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ ॥
The Perfect Guru has perfectly, totally saved me; the Supreme Lord God has been kind to me. ||1||Pause||

ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੁਖ ਦਰਦ ਸਗਲਾ ਮਿਟਿ ਗਇਆ ॥
The Lord, my Beloved, is pervading and permeating my mind and body; all my pains and sufferings are dispelled.

ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥
In celestial peace, tranquility and bliss, I sing the Glorious Praises of the Lord; my enemies and adversaries have been totally destroyed. ||1||

ਗੁਨੁ ਅਵਗੁਨੁ ਪ੍ਰਭਿ ਕਛੁ ਨ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ ॥
God has not considered my merits and demerits; in His Mercy, He has made me His own.

ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥
Unweighable is the greatness of the immovable and imperishable Lord; Nanak proclaims the victory of the Lord. ||2||8||124||